

ਮਾਰੂ ਮਹਲਾ ੧ ॥

Maaroo, First Mehl:

ਇਹੁ ਧਨੁ ਸਰਬ ਰਹਿਆ ਭਰਪੂਰਿ ॥

This wealth is all-pervading, permeating all.

ਮਨਮੁਖ ਫਿਰਹਿ ਸਿ ਜਾਣਹਿ ਦੂਰਿ ॥੧॥

The self-willed manmukh wanders around, thinking that it is far away. ||1||

ਸੋ ਧਨੁ ਵਖਰੁ ਨਾਮੁ ਰਿਦੈ ਹਮਾਰੈ ॥

That commodity, the wealth of the Naam, is within my heart.

ਜਿਸੁ ਤੂ ਦੇਹਿ ਤਿਸੈ ਨਿਸਤਾਰੈ ॥੧॥ ਰਹਾਉ ॥

Whoever You bless with it, is emancipated. ||1||Pause||

ਨ ਇਹੁ ਧਨੁ ਜਲੈ ਨ ਤਸਕਰੁ ਲੈ ਜਾਇ ॥

This wealth does not burn; it cannot be stolen by a thief.

ਨ ਇਹੁ ਧਨੁ ਡੁਬੈ ਨ ਇਸੁ ਧਨੁ ਕਉ ਮਿਲੈ ਸਜਾਇ ॥੨॥

This wealth does not drown, and its owner is never punished. ||2||

ਇਸੁ ਧਨੁ ਕੀ ਦੇਖਹੁ ਵਡਿਆਈ ॥

Gaze upon the glorious greatness of this wealth,

ਸਹਜੇ ਮਾਤੇ ਅਨਦਿਨੁ ਜਾਈ ॥੩॥

and your nights and days will pass, imbued with celestial peace. ||3||

ਇਕ ਬਾਤ ਅਨੂਪ ਸੁਨਹੁ ਨਰ ਭਾਈ ॥

Listen to this incomparably beautiful story, O my brothers, O Siblings of Destiny.

ਇਸੁ ਧਨੁ ਬਿਨੁ ਕਹਹੁ ਕਿਨੈ ਪਰਮ ਗਤਿ ਪਾਈ ॥੪॥

Tell me, without this wealth, who has ever obtained the supreme status? ||4||

ਭਣਤਿ ਨਾਨਕੁ ਅਕਥ ਕੀ ਕਥਾ ਸੁਣਾਏ ॥

Nanak humbly prays, I proclaim the Unspoken Speech of the Lord.

ਸਤਿਗੁਰੁ ਮਿਲੈ ਤ ਇਹੁ ਧਨੁ ਪਾਏ ॥੫॥੮॥

If one meets the True Guru, then this wealth is obtained. ||5||8||